

ਸਿਰੀਰਾਗੁ ਮਹਲਾ ੪ ਘਰੁ ੨ ਛੰਤ ੧੯ ਸਤਿਗੁਰ ਪ੍ਰਸਾਦਿ ॥ ਮੁੰਧ ਇਆਣੀ ਪੇਈਅੜੈ ਕਿਉ ਕਰਿ  
ਹਰਿ ਦਰਸਨੁ ਪਿਖੈ ॥ ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥ ਸਾਹੁਰੜੈ  
ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥ ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ  
ਲੁਡਾਏ ॥ ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥ ਮੁੰਧ ਇਆਣੀ ਪੇਈਅੜੈ  
ਗੁਰਮੁਖਿ ਹਰਿ ਦਰਸਨੁ ਦਿਖੈ ॥੧॥ {ਪੰਨਾ 78}

ਪਦਅਰਥ:- ਮੁੰਧ—{muADw} ਜੁਆਨ ਇਸੜੀ। ਪੇਈਅੜੈ—ਪੇਕੇ ਘਰ ਵਿਚ, ਇਸ ਲੋਕ ਵਿਚ।  
ਕਿਉਕਰਿ—ਕਿਵੇਂ? ਪਿਖੈ—ਪੇਖੈ, ਵੇਖੋ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਸਾਹੁਰੜੈ ਕੰਮ—ਸਹੁਰੇ ਘਰ ਦੇ ਕੰਮ,  
ਉਹ ਕੰਮ ਜਿਨ੍ਹਾਂ ਦੇ ਕਰਨ ਨਾਲ ਪਤੀ ਨੂੰ ਮਿਲ ਸਕੇ। ਸਹੀਆ—ਸਹੀਆਂ, ਸਹੇਲੀਆਂ, ਸਤ-ਸੰਗੀ। ਸੁਹੇਲੀ—  
ਸੌਖੀ। ਬਾਹ ਲੁਡਾਏ—ਬਾਹ ਹੁਲਾਰਦੀ ਹੈ, ਬੇ-ਫਿਕਰ ਹੋ ਕੇ ਵਿਚਰਦੀ ਹੈ। ਜਪਿ—ਜਪ ਕੇ। ਕਿਰਖੈ—ਖਿੱਚ ਲੈਂਦੀ  
ਹੈ, ਮੁਕਾ ਲੈਂਦੀ ਹੈ। ਦਿਖੈ—ਦੇਖੋ, ਵੇਖਦੀ ਹੈ।॥

ਅਰਥ:- ਜੇ ਜੀਵ-ਇਸੜੀ ਪੇਕੇ ਘਰ ਵਿਚ (ਇਸ ਮਨੁੱਖਾ ਜਨਮ ਵਿਚ) ਅੰਵਾਣ ਹੀ ਟਿਕੀ ਰਹੇ, ਤਾਂ ਉਹ ਪਤੀ-ਪ੍ਰਭੂ  
ਦਾ ਦਰਸਨ ਕਿਵੇਂ ਕਰ ਸਕਦੀ ਹੈ? (ਦਰਸਨ ਨਹੀਂ ਕਰ ਸਕਦੀ)। ਜਦੋਂ ਪਰਮਾਤਮਾ ਆਪਣੀ ਮਿਹਰ ਕਰਦਾ ਹੈ,  
ਤਾਂ (ਜੀਵ-ਇਸੜੀ) ਗੁਰੂ ਦੇ ਸਨਮੁਖ ਹੋ ਕੇ ਪ੍ਰਭੂ-ਪਤੀ ਦੇ ਚਰਨਾਂ ਵਿਚ ਪਹੁੰਚਣ ਵਾਲੇ ਕੰਮ (ਕਰਨੇ) ਸਿੱਖਦੀ ਹੈ।  
ਗੁਰੂ ਦੀ ਸਰਨ ਪੈ ਕੇ (ਜੀਵ-ਇਸੜੀ) ਉਹ ਕੰਮ ਸਿੱਖਦੀ ਹੈ, ਜਿਨ੍ਹਾਂ ਦੀ ਸਹਾਇਤਾ ਨਾਲ ਪਤੀ-ਪ੍ਰਭੂ ਦੀ ਹਜ਼ੂਰੀ  
ਵਿਚ ਅੱਪੜ ਸਕੇ (ਉਹ ਕੰਮ ਇਹ ਹਨ ਕਿ ਜੀਵ-ਇਸੜੀ) ਸਦਾ ਪਰਮਾਤਮਾ ਦਾ ਨਾਮ ਸਿਮਰਦੀ ਹੈ, ਸਹੇਲੀਆਂ  
ਵਿਚ (ਸਤ-ਸੰਗੀਆਂ ਵਿਚ ਰਹਿ ਕੇ ਇਸ ਲੋਕ ਵਿਚ) ਸੌਖੀ ਤੁਰੀ ਫਿਰਦੀ ਹੈ (ਸੌਖਾ ਜੀਵਨ ਬਿਤਾਂਦੀ ਹੈ, ਤੇ)  
ਪਰਮਾਤਮਾ ਦੀ ਹਜ਼ੂਰੀ ਵਿਚ ਬੇ-ਫਿਕਰ ਹੋ ਕੇ ਪਹੁੰਚਦੀ ਹੈ। ਉਹ ਜੀਵ-ਇਸੜੀ ਪਰਮਾਤਮਾ ਦਾ ਨਾਮ ਸਦਾ ਜਪ  
ਕੇ ਧਰਮਰਾਜ ਦਾ ਲੇਖਾ, ਧਰਮਰਾਜ ਦੇ ਲੇਖੇ ਦੀ ਬਾਕੀ, ਮੁਕਾ ਲੈਂਦੀ ਹੈ। ਭੋਲੀ ਜੀਵ-ਇਸੜੀ ਪੇਕੇ ਘਰ ਵਿਚ  
(ਇਸ ਮਨੁੱਖਾ ਜਨਮ ਵਿਚ) ਗੁਰੂ ਦੀ ਸਰਨ ਪੈ ਕੇ ਪਰਮਾਤਮਾ-ਪਤੀ ਦਾ ਦਰਸਨ ਕਰ ਲੈਂਦੀ ਹੈ।॥

ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ  
ਪ੍ਰਚੰਡੁ ਬਲਾਇਆ ॥ ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥  
ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥ ਅਕਾਲ ਮੂਰਤਿ ਵਰੁ ਪਾਇਆ  
ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥ ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥  
{ਪੰਨਾ 78}

ਪਦਅਰਥ:- ਮੇਰੇ ਬਾਬੁਲਾ, ਮੇਰੇ ਬਾਬੋਲਾ—ਹੇ ਮੇਰੇ ਪਿਤਾ! ਵੀਆਹੁ—ਪਤੀ-ਪ੍ਰਭੂ ਨਾਲ ਮਿਲਾਪ। ਗੁਰਮੁਖੇ—  
ਗੁਰਮੁਖਿ, ਗੁਰੂ ਵਲ ਮੂੰਹ ਕਰ ਕੇ, ਗੁਰੂ ਦੀ ਸਰਨ ਪੈ ਕੇ। ਅਗਿਆਨੁ—ਬੇ-ਸਮਝੀ। ਗੁਰ ਗਿਆਨੁ—ਗੁਰੂ ਤੋਂ ਮਿਲੀ  
ਪਰਮਾਤਮਾ ਨਾਲ ਡੂੰਘੀ ਸਾਂਝ। ਪ੍ਰਚੰਡੁ—ਤੇਜ਼। ਬਲਾਇਆ—ਬਾਲਿਆ। ਬਿਨਸਿਆ—ਨਾਸ ਹੋ ਗਿਆ।  
ਲਾਧਾ—ਲੱਭ ਪਿਆ ਹੈ। ਆਪੁ—ਆਪਾ-ਭਾਵ। ਆਪੈ—ਆਪੇ ਤੋਂ, ਆਪੇ ਦੇ ਗਿਆਨ ਤੋਂ। ਗੁਰਮਤਿ—ਗੁਰੂ ਦੀ  
ਮਤਿ ਲੈ ਕੇ। ਵਰੁ—ਖਸਮ। ਜਾਇਆ—ਜੰਮਦਾ।॥

ਅਰਥ:- ਹੇ ਮੇਰੇ ਪਿਤਾ! (ਪ੍ਰਭੂ-ਪਤੀ ਨਾਲ) ਮੇਰਾ ਵਿਆਹ ਹੋ ਗਿਆ ਹੈ, ਗੁਰੂ ਦੀ ਸਰਨ ਪੈ ਕੇ ਮੈਨੂੰ ਪ੍ਰਭੂ-ਪਤੀ ਮਿਲ  
ਪਿਆ ਹੈ। ਗੁਰੂ ਦਾ ਬਖਸ਼ਿਆ ਹੋਇਆ ਗਿਆਨ (-ਰੂਪ ਸੂਰਜ ਇਤਨਾ) ਤੇਜ਼ ਜਗ-ਮਗ ਕਰ ਉਠਿਆ ਹੈ ਕਿ (ਮੇਰੇ  
ਅੰਦਰੋਂ) ਬੇ-ਸਮਝੀ ਦਾ ਹਨੇਰਾ ਦੂਰ ਹੋ ਗਿਆ ਹੈ। ਗੁਰੂ ਦਾ ਦਿੱਤਾ ਗਿਆਨ (ਮੇਰੇ ਅੰਦਰ) ਚਮਕ ਪਿਆ ਹੈ  
(ਮਾਇਆ-ਮੋਹ ਦਾ) ਹਨੇਰਾ ਦੂਰ ਹੋ ਗਿਆ ਹੈ (ਉਸ ਚਾਨਣੀ ਦੀ ਬਰਕਤਿ ਨਾਲ ਮੈਨੂੰ) ਪਰਮਾਤਮਾ ਦਾ ਨਾਮ (-

ਰੂਪ) ਕੀਮਤੀ ਰਤਨ ਲੱਭ ਪਿਆ ਹੈ। ਗੁਰੂ ਦੀ ਮਤਿ ਤੇ ਤੁਰਿਆਂ ਮੇਰਾ ਹਉਮੈ ਦਾ ਰੋਗ ਦੂਰ ਹੋ ਗਿਆ ਹੈ, ਹਉਮੈ ਦਾ ਦੁਖ ਮੁੱਕ ਗਿਆ ਹੈ, ਆਪੇ ਦੇ ਗਿਆਨ ਨਾਲ ਮੇਰਾ ਆਪਾ-ਭਾਵ ਖਤਮ ਹੋ ਗਿਆ ਹੈ।

(ਗੁਰੂ ਦੀ ਸਰਨ ਪਿਆਂ) ਮੈਨੂੰ ਉਹ ਖਸਮ ਮਿਲ ਗਿਆ ਹੈ, ਜਿਸ ਦੀ ਹਸਤੀ ਨੂੰ ਕਦੇ ਕਾਲ ਪੋਹ ਨਹੀਂ ਸਕਦਾ, ਜੋ ਨਾਸ-ਰਹਿਤ ਹੈ, ਜੋ ਨਾਹ ਕਦੇ ਮਰਦਾ ਹੈ ਨਾਹ ਜੰਮਦਾ ਹੈ। ਹੇ ਮੇਰੇ ਪਿਤਾ! ਗੁਰੂ ਦੀ ਸਰਨ ਪੈ ਕੇ ਮੇਰਾ (ਪਰਮਾਤਮਾ-ਪਤੀ ਨਾਲ) ਵਿਆਹ ਹੋ ਗਿਆ ਹੈ, ਮੈਨੂੰ ਪਰਮਾਤਮਾ ਮਿਲ ਗਿਆ ਹੈ।<sup>21</sup>

ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਵ ਸੁਹੰਦੀ ॥ ਪੇਵਕੜੈ ਹਰਿ ਜਪਿ ਸੁਹੇਲੀ ਵਿਚਿ  
ਸਾਹੁਰੜੈ ਖਰੀ ਸੋਹੰਦੀ ॥ ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥ ਸਭੁ  
ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥ ਹਰਿ ਸੰਤ ਜਨਾ ਮਿਲਿ  
ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥ ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ  
ਜੰਵ ਸੋਹੰਦੀ ॥੩॥ {ਪੰਨਾ 78}

ਪਦਅਰਥ:- ਸਤਿ ਸਤੇ—ਸਤਿ ਸਤਿ, ਸਦਾ ਕਾਇਮ ਰਹਿਣ ਵਾਲਾ। ਹਰਿ ਜਨ—ਪਰਮਾਤਮਾ ਦੇ ਸੇਵਕ, ਸਤਸੰਗੀ। ਮਿਲਿ—ਮਿਲ ਕੇ, ਇਕੱਠੇ ਹੋ ਕੇ। ਸੁਹੰਦੀ—ਸੋਹਣੀ ਲੱਗਦੀ ਹੈ। ਜਪਿ—ਜਪ ਕੇ। ਸਾਹੁਰੜੈ—ਸਹੁਰੇ ਘਰ, ਪਰਮਾਤਮਾ ਦੀ ਹਜ਼ੂਰੀ ਵਿਚ। ਸੋਹੰਦੀ, ਸੁਹੰਦੀ—ਸੋਭਦੀ ਹੈ। ਜਿਨਿ—ਜਿਸ (ਜੀਵ-ਇਸਤ੍ਰੀ) ਨੇ। ਸਮਾਲਿਆ—ਸੰਭਾਲਿਆ ਹੈ, (ਹਿਰਦੇ ਵਿਚ) ਸਾਂਭਿਆ ਹੈ। ਸਭੁ—ਸਾਰਾ। ਸਫਲਿਓ—ਕਾਮਯਾਬ। ਜਿਣਿ—ਜਿੱਤ ਕੇ, ਵੱਸ ਵਿਚ ਕਰ ਕੇ। ਪਾਸਾ ਢਾਲਿਆ—ਨਰਦਾਂ ਸੁੱਟੀਆਂ ਹਨ, ਜ਼ਿੰਦਗੀ-ਰੂਪ ਚੌਪੜ ਦੀ ਬਾਜ਼ੀ ਖੇਡੀ ਹੈ। ਕਾਰਜੁ—ਵਿਆਹ ਦਾ ਕੰਮ, ਪ੍ਰਭੂ-ਪਤੀ ਨਾਲ ਮਿਲਾਪ ਦਾ ਉੱਦਮ। ਸੋਹਿਆ—ਸੋਹਣਾ ਹੋ ਗਿਆ ਹੈ, ਚੰਗੀ ਤਰ੍ਹਾਂ ਸਿਰੇ ਚੜ੍ਹਿਆ ਹੈ। ਪੁਰਖੁ—ਸਰਬ-ਵਿਆਪਕ ਪ੍ਰਭੂ। ਅਨੰਦੀ—ਆਨੰਦ ਦਾ ਸੋਮਾ। ਸੋਹੰਦੀ {ਨੋਟ:- ਅੱਖਰ ‘ਸ’ ਦੇ ਨਾਲ ਦੋ ਲਗਾਂ ਹਨ— ੋ ਅਤੇ ੁ। ਅਸਲ ਲਫਜ਼ ਹੈ ‘ਸੋਹੰਦੀ’। ਇਥੇ ‘ਸੁਹੰਦੀ’ ਪੜ੍ਹਨਾ ਹੈ।<sup>31</sup>

ਅਰਥ:- ਹੇ ਮੇਰੇ ਪਿਤਾ! ਪ੍ਰਭੂ-ਪਤੀ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਕਾਇਮ ਰਹਿਣ ਵਾਲਾ ਹੈ, (ਉਸ ਪਤੀ ਨਾਲ ਮਿਲਾਪ ਕਰਾਣ ਵਾਸਤੇ) ਉਸ ਪ੍ਰਭੂ ਦੇ ਭਗਤ ਜਨ ਮਿਲ ਕੇ (ਮਾਨੋ) ਸੋਹਣੀ ਜੰਵ ਬਣਦੇ ਹਨ। (ਜੀਵ-ਇਸਤ੍ਰੀ ਇਹਨਾਂ ਸਤਸੰਗੀਆਂ ਵਿਚ ਰਹਿ ਕੇ) ਪੇਕੇ ਘਰ ਵਿਚ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦਾ ਨਾਮ ਜਪ ਕੇ ਸੁਖੀ ਜੀਵਨ ਬਤੀਤ ਕਰਦੀ ਹੈ, ਤੇ ਪਰਲੋਕ ਵਿਚ ਭੀ ਬਹੁਤ ਸੋਭਾ ਪਾਂਦੀ ਹੈ। (ਇਹ ਯਕੀਨ ਜਾਣੋ ਕਿ) ਜਿਸ ਜੀਵ-ਇਸਤ੍ਰੀ ਨੇ ਪੇਕੇ ਘਰ ਵਿਚ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹ ਪਰਲੋਕ ਵਿਚ (ਜ਼ਰੂਰ) ਸੋਭਾ ਖੱਟਦੀ ਹੈ।

ਗੁਰੂ ਦੀ ਸਰਨ ਪੈ ਕੇ ਉਹਨਾਂ ਜੀਵ-ਇਸਤ੍ਰੀਆਂ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ, ਜਿਨ੍ਹਾਂ ਨੇ ਆਪਣਾ ਮਨ ਜਿੱਤ ਕੇ (ਵੱਸ ਵਿਚ ਲਿਆ ਕੇ) ਚੌਪੜ-ਰੂਪ ਇਹ ਜੀਵਨ-ਖੇਡ ਖੇਡੀ ਹੈ।

ਪਰਮਾਤਮਾ ਦਾ ਭਜਨ ਕਰਨ ਵਾਲੇ ਗੁਰਮੁਖਾਂ ਨਾਲ ਮਿਲ ਕੇ ਪਰਮਾਤਮਾ-ਪਤੀ ਨਾਲ ਸੋਹਣਾ ਮਿਲਾਪ ਹੋ ਜਾਂਦਾ ਹੈ, ਉਹ ਸਰਬ-ਵਿਆਪਕ ਤੇ ਆਨੰਦ ਦਾ ਸੋਮਾ ਖਸਮ-ਪ੍ਰਭੂ ਮਿਲ ਪੈਂਦਾ ਹੈ। ਹੇ ਮੇਰੇ ਪਿਤਾ! ਪ੍ਰਭੂ-ਪਤੀ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਕਾਇਮ ਰਹਿਣ ਵਾਲਾ ਹੈ, (ਉਸ ਪਤੀ ਨਾਲ ਮਿਲਾਪ ਕਰਾਣ ਵਾਸਤੇ) ਉਸ ਪ੍ਰਭੂ ਦੇ ਭਗਤ ਜਨ ਮਿਲ ਕੇ (ਮਾਨੋ) ਸੋਹਣੀ ਜੰਵ ਬਣਦੇ ਹਨ।<sup>31</sup>

ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੇ ॥ ਹਰਿ ਕਪੜੇ ਹਰਿ ਸੋਭਾ ਦੇਵਹੁ ਜਿਤੁ ਸਵਰੈ  
ਮੇਰਾ ਕਾਜੇ ॥ ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥ ਖੰਡਿ ਵਰਭੰਡਿ

ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥ ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ  
ਅਹੰਕਾਰੁ ਕਚੁ ਪਾਜੋ ॥ ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥ {ਪੰਨਾ 79}

ਪਦਅਰਥ:- ਹਰਿ ਪ੍ਰਭ ਦਾਨੁ—ਹਰਿ ਪ੍ਰਭੂ (ਦੇ ਨਾਮ) ਦਾ ਦਾਨ। ਮੈ—ਮੈਨੂੰ। ਦਾਜੋ—ਦਾਜ਼। ਕਪੜੇ ਸੋਭਾ—(ਦਾਜ਼ ਵਿਚ ਦਿੱਤਾ ਹੋਇਆ ਕੀਮਤੀ) ਕੱਪੜਾ ਤੇ ਧਨ। ਜਿਤੁ—ਜਿਸ (ਦਾਜ਼) ਦੀ ਰਾਹੀਂ। ਸਵਰੈ—ਸੰਵਰ ਜਾਏ, ਸੋਹਣਾ ਲੱਗਣ ਲੱਗ ਪਏ। ਕਾਜੋ—ਕਾਜ਼, ਵਿਆਹ ਦਾ ਕੰਮ। ਸੁਹੇਲਾ—ਸੁਖਦਾਈ। ਗੁਰਿ—ਗੁਰੂ ਨੇ। ਸਤਿਗੁਰਿ—ਸਤਿਗੁਰੂ ਨੇ। ਖੰਡਿ—ਖੰਡ ਵਿਚ; ਦੇਸ ਵਿਚ, ਧਰਤੀ ਉੱਤੇ। ਵਰਭੀਡਿ—ਬ੍ਰਹਮੰਡ ਵਿਚ, ਸੰਸਾਰ ਵਿਚ। ਹਰਿ ਸੋਭਾ—ਹਰਿ-ਨਾਮ ਦੇ ਦਾਜ਼ ਨਾਲ ਸੋਭਾ। ਨ ਰਲੈ ਰਲਾਇਆ—ਕੋਈ ਹੋਰ ਦਾਜ਼ ਇਸ ਦੀ ਬਰਾਬਰੀ ਨਹੀਂ ਕਰ ਸਕਦਾ। ਹੋਰਿ—ਹੋਰ ਬੰਦੇ {ਨੋਟ:- ‘ਹੋਰਿ’ ਬਹੁ-ਵਚਨ ਹੈ}। ਮਨਮੁਖ—ਆਪਣੇ ਮਨ ਦੇ ਪਿਛੇ ਤੁਰਨ ਵਾਲੇ। ਜਿ—ਜਿਹੜਾ। ਰਖਿ—ਰੱਖ ਕੇ। ਕੂੜੁ—ਝੂਠਾ। ਕਚੁ—(ਕੱਚ ਵਰਗਾ) ਖੋਟਾ। ਪਾਜੋ—ਪਾਜ਼, ਵਿਖਾਵਾ।4।

ਅਰਥ:- ਹੇ ਮੇਰੇ ਪਿਤਾ! (ਮੈਂ ਤੈਥੋਂ ਦਾਜ਼ ਮੰਗਦੀ ਹਾਂ) ਮੈਨੂੰ ਹਰੀ-ਪ੍ਰਭੂ ਦੇ ਨਾਮ ਦਾ ਦਾਨ ਦੇਹ, ਮੈਨੂੰ ਇਹੀ ਦਾਜ਼ ਦੇਹ। ਮੈਨੂੰ ਹਰੀ ਦਾ ਨਾਮ ਹੀ (ਦਾਜ਼ ਦੇ) ਕੱਪੜੇ ਦੇਹ, ਮੈਨੂੰ ਹਰੀ ਦਾ ਨਾਮ ਹੀ (ਦਾਜ਼ ਦੇ ਗਹਿਣੇ ਆਦਿਕ) ਧਨ ਦੇਹ, ਇਸੇ ਦਾਜ਼ ਨਾਲ ਮੇਰਾ (ਪ੍ਰਭੂ-ਪਤੀ ਨਾਲ) ਵਿਆਹ ਸੋਹਣਾ ਲੱਗਣ ਲੱਗ ਪਏ।

ਪਰਮਾਤਮਾ ਦੀ ਭਗਤੀ ਨਾਲ ਹੀ (ਪਰਮਾਤਮਾ ਨਾਲ) ਵਿਆਹ ਦਾ ਉੱਦਮ ਸੁਖਦਾਈ ਬਣਦਾ ਹੈ। (ਜਿਸ ਜੀਵ-ਮੁਟਿਆਰ ਨੂੰ) ਗੁਰੂ ਨੇ ਸਤਿਗੁਰੂ ਨੇ ਇਹ ਦਾਨ (ਇਹ ਦਾਜ਼) ਦਿਵਾਇਆ ਹੈ, ਹਰੀ-ਨਾਮ ਦੇ ਦਾਜ਼ ਨਾਲ ਉਸ ਦੀ ਸੋਭਾ (ਉਸ ਦੇ) ਦੇਸ ਵਿਚ ਸੰਸਾਰ ਵਿਚ ਹੋ ਜਾਂਦੀ ਹੈ। ਇਹ ਦਾਜ਼ ਐਸਾ ਹੈ ਕਿ ਇਸ ਨਾਲ ਹੋਰ ਕੋਈ ਦਾਜ਼ ਬਰਾਬਰੀ ਨਹੀਂ ਕਰ ਸਕਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਹੋਰ ਬੰਦੇ ਜਿਹੜਾ ਦਾਜ਼ ਰੱਖ ਕੇ ਵਿਖਾਲਦੇ ਹਨ (ਵਿਖਾਲਾ ਪਾਂਦੇ ਹਨ) ਉਹ ਝੂਠਾ ਅਹੰਕਾਰ (ਪੈਦਾ ਕਰਨ ਵਾਲਾ) ਹੈ ਉਹ ਕੱਚ (ਸਮਾਨ) ਹੈ, ਉਹ (ਨਿਰਾ) ਵਿਖਾਵਾ ਹੀ ਹੈ।

ਹੇ ਮੇਰੇ ਪਿਤਾ! ਮੈਨੂੰ ਹਰੀ-ਪ੍ਰਭੂ ਦੇ ਨਾਮ ਦਾ ਦਾਨ ਦੇਹ, ਮੈਨੂੰ ਇਹੀ ਦਾਜ਼ ਦੇਹ।4।

ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥ ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ  
ਸਦ ਪੀੜੀ ਗੁਰੂ ਚਲੰਦੀ ॥ ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ  
॥ ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥ ਨਾਨਕ ਸੰਤ ਸੰਤ ਹਰਿ ਏਕੋ  
ਜਪਿ ਹਰਿ ਹਰਿ ਨਾਮੁ ਸੋਹੰਦੀ ॥ ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ  
॥੫॥੧॥ {ਪੰਨਾ 79}

ਪਦਅਰਥ:- ਹਰਿ ਰਾਮ ਰਾਮ ਪਿਰ ਮਿਲਿ—ਹਰਿ ਮਿਲਿ, ਰਾਮ ਮਿਲਿ, ਪਿਰਮਿਲ, ਪਰਮਾਤਮਾ-ਪਤੀ ਨੂੰ ਮਿਲ ਕੇ। ਧਨ—ਜੀਵ-ਇਸਤ੍ਰੀ। ਧਨ ਵੇਲ—ਜੀਵ-ਇਸਤ੍ਰੀ ਦੀ ਪੀੜੀ, ਪ੍ਰਭੂ-ਪਤੀ ਨੂੰ ਮਿਲੀ ਹੋਈ ਜੀਵ-ਇਸਤ੍ਰੀ ਦੀ ਪੀੜੀ। ਜੁਗਹ ਜੁਗੋ—ਹਰੇਕ ਜੁਗ ਵਿਚ। ਜੁਗ ਜੁਗਹ ਜੁਗੋ—ਹਰੇਕ ਜੁਗ ਵਿਚ, ਸਦਾ ਹੀ। ਸਦ—ਸਦਾ। ਪੀੜੀ ਗੁਰੂ—ਗੁਰੂ ਦੀ ਪੀੜੀ। ਚਲੰਦੀ—ਚੱਲ ਪੈਂਦੀ ਹੈ। ਜੁਗਿ ਜੁਗਿ—ਹਰੇਕ ਜੁਗ ਵਿਚ। ਜਿਨੀ—ਜਿਨ੍ਹਾਂ (ਮਨੁੱਖਾਂ) ਨੇ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਜਾਵੈ—ਨਾਸ ਹੁੰਦਾ। ਚੜੈ ਸਵਾਇਆ—ਹੋਰ ਹੋਰ ਵਧਦਾ ਹੈ। ਸੰਤ ਹਰਿ—ਸੰਤਾਂ ਦਾ ਹਰੀ। ਜਪਿ—ਜਪ ਕੇ। ਸੋਹੰਦੀ—(ਪੀੜੀ) ਸੋਭਦੀ ਹੈ।5।

ਅਰਥ:- ਹੇ ਮੇਰੇ ਪਿਤਾ! ਹਰੀ-ਪਤੀ ਨਾਲ ਰਾਮ ਪਤੀ ਨਾਲ ਮਿਲ ਕੇ ਜੀਵ-ਇਸਤ੍ਰੀ ਦੀ ਪੀੜੀ ਚੱਲ ਪੈਂਦੀ ਹੈ। ਅਨੇਕਾਂ ਜੁਗਾਂ ਤੋਂ ਸਦਾ ਤੋਂ ਹੀ ਗੁਰੂ ਦੀ ਪ੍ਰਭੂ-ਪਤੀ ਦੀ ਪੀੜੀ ਚਲੀ ਆਉਂਦੀ ਹੈ। ਹਰੇਕ ਜੁਗ ਵਿਚ ਸਤਿਗੁਰੂ ਦੀ ਪੀੜੀ (ਨਾਦੀ ਸੰਤਾਨ) ਚੱਲ ਪੈਂਦੀ ਹੈ। ਜਿਨ੍ਹਾਂ ਨੇ ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ (ਉਹ ਗੁਰੂ

ਦੀ ਪੀੜ੍ਹੀ ਹਨ, ਉਹ ਗੁਰੂ ਦੀ ਨਾਦੀ ਸੰਤਾਨ ਹਨ)। ਪਰਮਾਤਮਾ ਐਸਾ ਪਤੀ ਹੈ, ਜੋ ਕਦੇ ਭੀ ਨਾਸ਼ ਨਹੀਂ ਹੁੰਦਾ, ਜੋ ਕਦੇ ਭੀ ਨਹੀਂ ਮਰਦਾ। ਉਹ ਸਦਾ ਦਾਤਾਂ ਬਖਸ਼ਦਾ ਹੈ, ਉਸ ਦੀ ਦਾਤਿ ਸਦਾ ਵਧਦੀ ਰਹਿੰਦੀ ਹੈ।

ਹੇ ਨਾਨਕ! ਭਗਤ ਜਨ ਤੇ ਭਗਤਾਂ ਦਾ (ਪਿਆਰਾ) ਪ੍ਰਭੂ ਇਕ-ਰੂਪ ਹਨ। ਪਰਮਾਤਮਾ ਦਾ ਨਾਮ ਜਪ ਜਪ ਕੇ ਜੀਵ-ਇਸਤ੍ਰੀ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ।

ਹੇ ਮੇਰੇ ਪਿਤਾ! ਹਰੀ-ਪਤੀ ਨਾਲ ਰਾਮ ਪਤੀ ਨਾਲ ਮਿਲਕੇ ਜੀਵ-ਇਸਤ੍ਰੀ ਦੀ ਪੀੜ੍ਹੀ ਚੱਲ ਪੈਂਦੀ ਹੈ (ਭਾਵ, ਉਸ ਦੀ ਸੰਗਤਿ ਵਿਚ ਰਹਿ ਕੇ ਹੋਰ ਅਨੇਕਾਂ ਜੀਵ ਸਿਮਰਨ ਦੇ ਰਾਹੇ ਪੈ ਜਾਂਦੇ ਹਨ)।5।1।